

ਸਾਰਗ ਮਹਲਾ ੫ ॥

Saarang, Fifth Mehl:

ਅੰਧੇ ਖਾਵਹਿ ਬਿਸੂ ਕੇ ਗਟਾਕ ॥

He is so blind! He is eating loads of poison.

ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥੧॥ ਰਹਾਉ ॥

His eyes, ears and body are totally exhausted; he shall lose his breath in an instant. ||1||Pause||

ਅਨਾਥ ਰਵਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥

Making the poor suffer, he fills his belly, but the wealth of Maya shall not go with him.

ਕਿਲਬਿਖ ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥੧॥

Committing sinful mistakes again and again, he regrets and repents, but he can never give them up. ||1||

ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡੁ ਉਪਰਿ ਮਟਾਕ ॥

The Messenger of Death comes to slaughter the slanderer; he beats him on his head.

ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥

O Nanak, he cuts himself with his own dagger, and damages his own mind.  
||2||82||105||